

All Women PSK

March 08, 2021

ਆਲ ਵੁਮੈਨ ਪਾਸਪੋਰਟ ਸੇਵਾ ਕੇਂਦਰ

8 ਮਾਰਚ, 2021

ਵਿਦੇਸ਼ ਰਾਜ ਮੰਤਰੀ ਸ਼੍ਰੀ ਵੀ. ਮੁਰਲੀਧਰਨ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ 8 ਮਾਰਚ ਨੂੰ ਮੰਤਰਾਲੇ ਦੀ ਪ੍ਰਮੁੱਖ ਪਾਸਪੋਰਟ ਸੇਵਾ ਅਧੀਨ ਕੇਰਲ ਦੇ ਤ੍ਰਿਪਨੀਥੁਰਾ (ਕੋਚੀਨ) ਅਤੇ ਨਵੀਂ ਦਿੱਲੀ ਦੇ ਆਰ. ਕੇ. ਪੁਰਮ (ਭੀਕਾਜੀ ਕਾਮਾ ਪੈਲੇਸ) ਵਿੱਚ ਬਣੇ ਪਾਸਪੋਰਟ ਸੇਵਾ ਕੇਂਦਰਾਂ ਨੂੰ ਆਲ ਵੁਮੈਨ ਪਾਸਪੋਰਟ ਸੇਵਾ ਕੇਂਦਰਾਂ ਵਿੱਚ ਬਦਲੇ ਜਾਣ ਤੋਂ ਬਾਅਦ ਉਨ੍ਹਾਂ ਦਾ ਉਦਘਾਟਨ ਕੀਤਾ।

ਪਾਸਪੋਰਟ ਸੇਵਾ ਪ੍ਰੋਗਰਾਮ ਭਾਰਤ ਸਰਕਾਰ ਦਾ ਇੱਕ ਮਹੱਤਵਪੂਰਨ ਪ੍ਰੋਗਰਾਮ ਰਿਹਾ ਹੈ ਅਤੇ ਇਹ ਭਾਰਤੀ ਨਾਗਰਿਕਾਂ ਅਤੇ ਦੇਸ਼ ਤੋਂ ਬਾਹਰ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਪਾਸਪੋਰਟ ਸੰਬੰਧੀ ਸੇਵਾਵਾਂ ਪ੍ਰਦਾਨ ਕਰਨ ਵਾਲਾ ਇਕ ਸਭ ਤੋਂ ਸਫਲ ਪ੍ਰੋਗਰਾਮ ਬਣ ਕੇ ਉਭਰਿਆ ਹੈ। ਇਸ ਪ੍ਰੋਗਰਾਮ ਨਾਲ ਡਿਜੀਟਲ ਇੰਡੀਆ ਦੇ ਦ੍ਰਿਸ਼ਟੀਕੋਣ ਨੂੰ ਹੇਠਲੀਆਂ ਗੱਲਾਂ ਰਾਹੀਂ ਕਾਰਗਰ ਢੰਗ ਨਾਲ ਪੇਸ਼ ਕੀਤਾ ਗਿਆ ਹੈ :

- i. ਸਾਰੇ ਭਾਗੀਦਾਰਾਂ ਲਈ ਡਿਜੀਟਲ ਵਾਤਾਵਰਣ ਪ੍ਰਣਾਲੀ, ਜਿਸ ਨਾਲ ਨਾਗਰਿਕਾਂ ਨੂੰ ਉਨ੍ਹਾਂ ਦੇ ਘਰ ਬੈਠੇ ਸਰਵਵਿਆਪੀ ਢੰਗ ਨਾਲ ਪਾਸਪੋਰਟ ਸੰਬੰਧੀ ਸੇਵਾਵਾਂ ਮਿਲ ਸਕਣਗੀਆਂ
- ii. ਨਿਰਵਿਘਨ ਸ਼ਾਸਨ ਅਤੇ ਸੁਖਾਲੀਆਂ ਸੇਵਾਵਾਂ ਨੂੰ ਯਕੀਨੀ ਬਣਾਉਣਾ
- iii. ਨਾਗਰਿਕਾਂ ਦਾ ਡਿਜੀਟਲ ਤੌਰ ਤੇ ਸਸ਼ਕਤੀਕਰਨ

ਇਸ ਮੰਤਰਾਲੇ ਨੇ ਮਈ 2014 ਤੋਂ ਨਾ ਸਿਰਫ ਭਾਰਤ ਵਿੱਚ ਬਲਕਿ ਭਾਰਤ ਤੋਂ ਬਾਹਰ ਵੀ ਨਾਗਰਿਕਾਂ ਨੂੰ ਪਾਸਪੋਰਟ ਸੇਵਾਵਾਂ ਪ੍ਰਦਾਨ ਕਰਨ ਦੇ ਮਾਮਲੇ 'ਚ ਗਿਣਾਤਮਕ ਅਤੇ ਗੁਣਾਤਮਕ ਸੁਧਾਰ ਲਿਆਉਣ ਲਈ ਕਈ ਕਦਮ ਚੁੱਕੇ ਹਨ। ਨਤੀਜੇ ਵਜੋਂ ਮੌਜੂਦਾ ਪਾਸਪੋਰਟ ਦਫਤਰਾਂ ਤੋਂ ਛੁੱਟ ਦੇਸ਼ ਭਰ ਅੰਦਰ 93 ਪਾਸਪੋਰਟ ਸੇਵਾ ਕੇਂਦਰ ਅਤੇ 426 ਡਾਕਘਰ ਪਾਸਪੋਰਟ ਸੇਵਾ ਕੇਂਦਰ ਚਾਲੂ ਕੀਤੇ ਗਏ ਹਨ। ਇਸ ਤੋਂ ਛੁੱਟ ਇਹ ਪ੍ਰੋਗਰਾਮ ਵਿਦੇਸ਼ਾਂ ਵਿੱਚ 190 ਭਾਰਤੀ ਮਿਸ਼ਨਾਂ / ਪੋਸਟਾਂ ਵਿੱਚ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਇਸਦੀ ਮੌਜੂਦਗੀ ਆਲਮੀ ਪੱਧਰ 'ਤੇ ਹੋ ਰਹੀ ਹੈ। ਮੰਤਰਾਲੇ ਦੁਆਰਾ ਚੁੱਕੇ ਗਏ ਕਦਮਾਂ ਨਾਲ ਨਾਗਰਿਕਾਂ ਤੱਕ ਸੁਵਿਧਾਜਨਕ ਪ੍ਰਕ੍ਰਿਆਵਾਂ, ਪ੍ਰਤੀਬੱਧ, ਸਿੱਖਿਅਤ ਅਤੇ ਪ੍ਰੇਰਿਤ ਕਾਮਿਆਂ ਰਾਹੀਂ ਸਮੇਂ ਸਿਰ, ਪਾਰਦਰਸ਼ੀ, ਵਧੇਰੇ ਪਹੁੰਚਯੋਗ, ਭਰੋਸੇਮੰਦ ਅਤੇ ਸੁਵਿਧਾਜਨਕ ਵਾਤਾਵਰਣ ਵਿੱਚ ਪਾਸਪੋਰਟ ਸੇਵਾਵਾਂ ਪਹੁੰਚਾਉਣ ਵਿੱਚ ਮਦਦ ਮਿਲੀ ਹੈ। ਪਾਸਪੋਰਟ ਪ੍ਰਕਿਰਿਆਵਾਂ, ਦਸਤਾਵੇਜ਼ਾਂ ਅਤੇ ਨਿਯਮਾਂ ਨੂੰ ਸੌਖਾ ਬਣਾਉਣ ਲਈ ਵੀ ਕਦਮ ਚੁੱਕੇ ਗਏ ਹਨ।

ਉਪਰੋਕਤ ਤੋਂ ਛੁੱਟ ਮੰਤਰਾਲੇ ਨੇ ਪਾਸਪੋਰਟ ਸੇਵਾ ਪ੍ਰੋਗਰਾਮ ਦੇ ਹਿੱਸੇ ਵਜੋਂ ਮਹਿਲਾਵਾਂ ਦੇ ਸਸ਼ਕਤੀਕਰਨ ਦੀ ਪਹਿਲ ਕੀਤੀ ਹੈ। ਪਾਸਪੋਰਟ ਸੇਵਾ ਪ੍ਰੋਗਰਾਮ ਵਿੱਚ ਕੁੱਲ 1670 ਮਹਿਲਾ ਕਰਮਚਾਰੀ ਤਾਇਨਾਤ ਹਨ। ਪਾਸਪੋਰਟ ਸੇਵਾ ਪ੍ਰੋਗਰਾਮ ਦੁਆਰਾ ਹੁਣ ਤੱਕ 2.76 ਕਰੋੜ ਤੋਂ ਵੱਧ ਬਿਨੈਕਾਰਾਂ ਨੂੰ ਪਾਸਪੋਰਟ ਜਾਰੀ ਕੀਤੇ ਗਏ ਹਨ। ਪਿਛਲੇ ਤਿੰਨ ਸਾਲਾਂ ਵਿੱਚ ਬਿਨੈਕਾਰਾਂ ਨੂੰ 1.03 ਕਰੋੜ ਪਾਸਪੋਰਟ ਜਾਰੀ ਕੀਤੇ ਗਏ ਹਨ, ਜੋ ਕੁੱਲ ਬਿਨੈਕਾਰਾਂ ਦਾ 35% ਹੈ।

ਮੰਤਰੀ ਸ਼੍ਰੀ ਮੁਰਲੀਧਰਨ ਨੇ ਕਿਹਾ ਕਿ ਪੇਸ਼ੇਵਰ ਜਾਂ ਵਿਅਕਤੀਗਤ ਜੀਵਨ ਦੇ ਵੱਖੋ ਵੱਖਰੇ ਖੇਤਰਾਂ ਵਿੱਚ ਮਰਦਾਂ ਅਤੇ ਮਹਿਲਾਵਾਂ, ਦੋਵਾਂ ਵਿਚਕਾਰ ਸੰਤੁਲਨ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਅਗਾਂਹਵਧੂ, ਤਕਨੀਕੀ ਤੌਰ 'ਤੇ ਉੱਨਤ ਅਤੇ ਵੰਨ ਸੁਵੰਨੇ ਸਮਾਜਿਕ ਭਾਈਚਾਰੇ ਵੱਲ ਵਧ ਰਿਹਾ ਹੈ ਅਤੇ ਔਰਤਾਂ ਦੀਆਂ ਉਪਲਬਧੀਆਂ 8 ਮਾਰਚ, 2021 ਨੂੰ ਹੋਏ ਸਮਾਗਮ ਦੇ ਮੌਕੇ ਮੌਜੂਦ ਪਤਵੱਤੇ ਇਕੱਠ ਤੋਂ ਜ਼ਾਹਰ ਹੁੰਦੀਆਂ ਹਨ, ਜਿਨ੍ਹਾਂ ਵਿੱਚ ਭਾਰਤੀ ਏਅਰ ਫੋਰਸ, ਰੇਲਵੇ, ਸਿਹਤ, ਮੀਡੀਆ ਅਤੇ ਮਨੋਰੰਜਨ ਆਦਿ ਸਮੇਤ ਖੇਤਰਾਂ ਨਾਲ ਜੁੜੀਆਂ ਮਹਿਲਾ ਆਗੂ ਅਤੇ ਨੁਮਾਇੰਦੇ ਸ਼ਾਮਲ ਸਨ। ਇਨ੍ਹਾਂ ਪਤਵੱਤਿਆਂ ਨੂੰ ਪਾਸਪੋਰਟ ਹਾਸਲ ਕਰਨ ਦੀ ਸੌਖ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਾਸਪੋਰਟ ਸੇਵਾ ਪ੍ਰੋਗਰਾਮ ਦੇ ਦੋਸਤ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਨਵੀਂ ਦਿੱਲੀ

8 ਮਾਰਚ, 2021

DISCLAIMER: This is an approximate translation. The original is available in English on MEA's website and may be referred to as the official press release.